

ਹਿੰਦੈ ਕਪਟੁ ਮੁਖ ਗਿਆਨੀ ॥

In his heart there is deception, and yet in his mouth are words of wisdom.

ਝੁਠੇ ਕਹਾ ਬਿਲੋਵਸਿ ਪਾਨੀ ॥੧॥

You are false - why are you churning water? ||1||

ਕਾਂਇਆ ਮਾਂਜਸਿ ਕਉਨ ਗੁਨਾਂ ॥

Why do you bother to wash your body?

ਜਉ ਘਟ ਭੀਤਰਿ ਹੈ ਮਲਨਾਂ ॥੧॥ ਰਹਾਉ ॥

Your heart is still full of filth. ||1||Pause||

ਲਉਕੀ ਅਠਸਠਿ ਤੀਰਥ ਨ੍ਰਾਈ ॥

The gourd may be washed at the sixty-eight sacred shrines,

ਕਉਰਾਪਨੁ ਤਉ ਨ ਜਾਈ ॥੨॥

but even then, its bitterness is not removed. ||2||

ਕਹਿ ਕਬੀਰ ਬੀਚਾਰੀ ॥

Says Kabeer after deep contemplation,

ਭਵ ਸਾਗਰੁ ਤਾਰਿ ਮੁਰਾਰੀ ॥੩॥੮॥

please help me cross over the terrifying world-ocean, O Lord, O Destroyer of ego. ||3||8||